

ਤੁਰੰਤ ਰਿਲੀਜ਼ ਲਈ

3 ਅਪ੍ਰੈਲ, 2020

## ਬ੍ਰੈਮਪਟਨ ਟ੍ਰਾਂਜ਼ਿਟ ਦੇ ਦੂਜੇ ਪ੍ਰਮਾਣਿਤ COVID-19 ਕੇਸ ਬਾਰੇ ਸਿਟੀ ਆਫ ਬ੍ਰੈਮਪਟਨ ਦਾ ਬਿਆਨ

ਵੀਰਵਾਰ, 2 ਅਪ੍ਰੈਲ ਨੂੰ, ਸਿਟੀ ਆਫ ਬ੍ਰੈਮਪਟਨ ਨੂੰ ਸੂਚਨਾ ਦਿੱਤੀ ਗਈ ਸੀ ਕਿ ਇਸਦੀ ਸੈਂਡਲਵੁੱਡ (Sandalwood) ਫੈਸੀਲਿਟੀ ਦੇ ਇੱਕ ਟ੍ਰਾਂਜ਼ਿਟ ਓਪਰੇਟਰ (Transit Operator) ਦੀ COVID-19 (ਸੀ.ਓ.ਵੀ.ਆਈ.ਡੀ.-19) ਦੀ ਜਾਂਚ ਪਾਜ਼ਿਟਿਵ ਆਈ ਹੈ। ਇਹ ਬ੍ਰੈਮਪਟਨ ਟ੍ਰਾਂਜ਼ਿਟ ਦਾ ਦੂਜਾ ਪ੍ਰਮਾਣਿਤ ਕੇਸ ਹੈ।

ਇਸ ਸਮੇਂ, ਸਿਟੀ ਦੀ ਸਭ ਤੋਂ ਵੱਡੀ ਤਰਜੀਹ, ਪ੍ਰਭਾਵਿਤ ਵਿਅਕਤੀ ਅਤੇ ਉਸਦੇ ਪਰਿਵਾਰ ਨੂੰ ਸਹਿਯੋਗ ਪ੍ਰਦਾਨ ਕਰਨਾ ਅਤੇ ਸਾਡੇ ਕਰਮਚਾਰੀਆਂ, ਸਵਾਰੀਆਂ ਅਤੇ ਭਾਈਚਾਰੇ ਦੀ ਸਿਹਤ ਅਤੇ ਸੁਰੱਖਿਆ ਨੂੰ ਕਾਇਮ ਰੱਖਣ ਵਿੱਚ ਲਗਾਤਾਰ ਮਦਦ ਕਰਨਾ ਹੈ।

ਜਿਵੇਂ ਹੀ ਸਿਟੀ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ, ਮਿਲ ਕੇ ਇਸਦੀ ਜਾਂਚ ਕਰਨ ਅਤੇ ਅਗਲੇ ਕਦਮ ਨਿਰਧਾਰਤ ਕਰਨ ਲਈ, ਸਟਾਫ਼ ਨੇ ਤੁਰੰਤ ਪੀਲ ਪਬਲਿਕ ਹੈਲਥ (Peel Public Health) ਨੂੰ ਸੰਪਰਕ ਕੀਤਾ।

ਇਹ ਪਛਾਣ ਕੀਤੀ ਗਈ ਹੈ ਕਿ ਉਸ ਓਪਰੇਟਰ ਨੇ ਸ਼ਨੀਵਾਰ, 28 ਮਾਰਚ ਨੂੰ ਇਹਨਾਂ ਰੂਟਾਂ ਤੇ ਕੰਮ ਕੀਤਾ ਸੀ:

- ਰੂਟ 2 ਮੇਨ (Route 2 Main)
- ਰੂਟ 501 ਜ਼ੂਮ ਕਵੀਨ (Route 501 Züm Queen)
- ਰੂਟ 505 ਜ਼ੂਮ ਬੋਵੈਅਰਡ (Route 505 Züm Bovaird)

ਪਬਲਿਕ ਹੈਲਥ ਉਹਨਾਂ ਕਰਮਚਾਰੀਆਂ ਨੂੰ ਸਿੱਧੇ ਸੰਪਰਕ ਕਰ ਰਹੀ ਹੈ, ਜੋ ਇਸ ਓਪਰੇਟਰ ਦੇ ਨੇੜਲੇ ਸੰਪਰਕ ਵਿੱਚ ਆਏ ਹਨ। ਜਿਹਨਾਂ ਕਰਮਚਾਰੀਆਂ ਨੂੰ ਸੰਪਰਕ ਕੀਤਾ ਗਿਆ ਹੈ, ਉਹਨਾਂ ਨੂੰ 14 ਦਿਨਾਂ ਤੱਕ ਖੁਦ ਨੂੰ ਦੂਜਿਆਂ ਤੋਂ ਵੱਖਰਾ ਰੱਖਣ ਅਤੇ ਲੱਛਣਾਂ ਦੇ ਨਿਰੀਖਣ ਲਈ ਨਿਰਦੇਸ਼ਾਂ ਸਮੇਤ, ਪਬਲਿਕ ਹੈਲਥ ਵੱਲੋਂ ਅਗਲੇ ਕਦਮਾਂ ਬਾਰੇ ਸਲਾਹ ਦਿੱਤੀ ਜਾਵੇਗੀ।

ਜਿਹਨਾਂ ਲੋਕਾਂ ਨੇ ਉਪਰੋਕਤ ਦਿਨਾਂ ਨੂੰ ਬੱਸਾਂ ਤੇ ਸਫ਼ਰ ਕੀਤਾ, ਜੇਕਰ ਉਹਨਾਂ ਨੂੰ ਕੋਈ ਲੱਛਣ ਨਹੀਂ ਹਨ ਅਤੇ ਉਹ ਬਿਲਕੁੱਲ ਠੀਕ ਹਨ, ਤਾਂ ਉਹ ਆਪਣੇ ਰੋਜ਼ਾਨਾ ਦੇ ਨਿੱਤਨੇਮ ਨੂੰ ਜਾਰੀ ਰੱਖ ਸਕਦੇ ਹਨ। ਉਹ ਪਬਲਿਕ ਹੈਲਥ ਨੂੰ ਫੋਨ ਨਾ ਕਰਨ। ਜੇਕਰ ਤੁਹਾਨੂੰ ਕੋਈ ਲੱਛਣ ਪੈਦਾ ਹੁੰਦੇ ਹਨ, ਤਾਂ ਕਿਰਪਾ ਕਰਕੇ ਪਬਲਿਕ ਹੈਲਥ ਨੂੰ ਫੋਨ ਕਰੋ। ਜੇਕਰ ਤੁਹਾਨੂੰ ਐਮਰਜੈਂਸੀ ਡਾਕਟਰੀ ਸਹਾਇਤਾ ਦੀ ਲੋੜ ਹੈ, ਤਾਂ ਕਿਰਪਾ ਕਰਕੇ 911 ਤੇ ਫੋਨ ਕਰੋ।

ਪੀਲ ਪਬਲਿਕ ਹੈਲਥ ਇਹ ਵੀ ਸੂਚਿਤ ਕਰਦਾ ਹੈ ਕਿ ਟ੍ਰਾਂਜ਼ਿਟ ਬੱਸ ਤੇ ਸਵਾਰੀਆਂ ਨੂੰ ਸਿਰਫ਼ ਓਨਾ ਹੀ ਜੋਖਮ ਹੈ, ਜਿੰਨਾ ਆਮ ਭਾਈਚਾਰੇ ਵਿੱਚ ਹੋਣ ਤੋਂ ਹੈ। ਇਸਦੇ ਇਲਾਵਾ ਉਹਨਾਂ ਨੂੰ ਕੋਈ ਵਾਧੂ ਜੋਖਮ ਨਹੀਂ ਹੈ।

ਸਿਟੀ ਭਾਈਚਾਰੇ ਨੂੰ ਯਕੀਨ ਦਵਾਉਂਦੀ ਹੈ ਕਿ ਉਹ COVID-19 ਨੂੰ ਫੈਲਣ ਤੋਂ ਰੋਕਣ ਲਈ, ਕਰਮਚਾਰੀਆਂ, ਸਵਾਰੀਆਂ ਅਤੇ ਭਾਈਚਾਰਿਆਂ ਦੀ ਸੁਰੱਖਿਆ ਲਈ ਹਰ ਜ਼ਰੂਰੀ ਕਦਮ ਚੁੱਕਦੀ ਰਹੇਗੀ।

ਵੱਧ ਵਾਰ ਸਫਾਈ ਅਤੇ ਰੋਗਾਣੂ ਮੁਕਤ ਕਰਨ ਦੀ ਸਮਾਂ ਸਾਰਨੀ ਪਹਿਲਾਂ ਵਾਂਗ ਹੀ ਪ੍ਰਭਾਵੀ ਰਹੇਗੀ। ਇਸ ਸਮੇਂ, ਬੱਸਾਂ ਨੂੰ ਹਰ 24 ਘੰਟਿਆਂ ਵਿੱਚ ਰੋਗਾਣੂ ਮੁਕਤ ਕੀਤਾ ਜਾ ਰਿਹਾ ਹੈ। ਫੈਸਿਲਿਟੀਜ਼ ਅਤੇ ਟਰਮੀਨਲਾਂ ਦੇ ਲੰਚਰੂਮਸ, ਮੇਜਾਂ, ਕਾਊਂਟਰਸ ਅਤੇ ਦਰਵਾਜ਼ਿਆਂ ਦੇ ਹੈਂਡਲਾਂ ਦੀ ਦਿਨ ਵਿੱਚ ਦੋ ਵਾਰ ਸਫਾਈ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ ਰੋਗਾਣੂ ਮੁਕਤ ਕੀਤਾ ਜਾਂਦਾ ਹੈ।

ਉਪਰੋਕਤਾਂ ਅਤੇ ਸਵਾਰੀਆਂ ਲਈ ਸਰੀਰਕ ਦੂਰੀ ਜਿਹੇ ਉਪਾਵਾਂ ਦਾ ਸਮਰਥਨ ਕਰਨ ਲਈ, ਹੇਠਾਂ ਦਿੱਤੇ ਉਪਾਅ ਕੀਤੇ ਜਾ ਰਹੇ ਹਨ:

- ਬੱਸਾਂ ਵਿੱਚ ਅੱਧੀਆਂ ਸੀਟਾਂ ਤੇ ਹੀ ਸਵਾਰੀਆਂ ਲਈਆਂ ਜਾ ਰਹੀਆਂ ਹਨ।
- ਪਿਛਲੇ ਦਰਵਾਜ਼ੇ ਤੋਂ ਬੱਸ ਤੇ ਚੜ੍ਹਨਾ ਅਤੇ ਮੁਫਤ ਕਿਰਾਇਆ ਲਾਗੂ ਹੈ। ਇਸਤੋਂ ਇਲਾਵਾ, ਅਸੀਂ ਉਪਰੋਕਤਾਂ ਅਤੇ ਸਵਾਰੀਆਂ ਵਿਚਕਾਰ ਖਾਲੀ ਥਾਂ ਰੱਖਣ ਲਈ ਪਲਾਸਟਿਕ ਚੇਨ ਵਰਗੇ ਬੈਰੀਅਰ ਲਗਾ ਰਹੇ ਹਾਂ, ਜਦਕਿ ਮੋਬਿਲਿਟੀ ਡਿਵਾਈਸਾਂ ਵਾਲੀਆਂ ਸਵਾਰੀਆਂ ਨੂੰ ਅਗਲੇ ਦਰਵਾਜ਼ਿਆਂ ਤੋਂ ਚੜ੍ਹਨ ਦੀ ਇਜਾਜ਼ਤ ਦਿੱਤੀ ਗਈ ਹੈ।
- ਵੱਧ ਵਿਅਸਤ ਰੂਟਾਂ ਤੇ, ਆਰਟੀਕੁਲੇਟਿਡ (ਵੱਖਰੇ ਹਿੱਸਿਆਂ ਵਾਲੀਆਂ) ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਤਾਂ ਜੋ ਬੱਸ ਵਿੱਚ ਹੋਣ ਵੇਲੇ ਯਾਤਰੀਆਂ ਦੇ ਵਿੱਚ ਸਰੀਰਕ ਦੂਰੀ ਨੂੰ ਕਾਇਮ ਰੱਖਣ ਲਈ ਸਹਾਇਤਾ ਕੀਤੀ ਜਾਵੇ।
- ਸੀਟਾਂ ਦੀ ਪਛਾਣ ਸੰਕੇਤਾਂ ਨਾਲ ਕੀਤੀ ਜਾ ਸਕਦੀ ਹੈ। ਸਵਾਰੀਆਂ ਨੂੰ ਇਹਨਾਂ ਸੀਟਾਂ ਤੇ ਨਾ ਬੈਠਣ ਦੀ ਬੇਨਤੀ ਕੀਤੀ ਜਾਂਦੀ ਹੈ।
- ਘੱਟ ਵਰਤੋਂ ਜਾਣ ਵਾਲੇ ਰੂਟਾਂ ਤੇ, ਭੀੜ ਵਾਲੇ ਘੰਟਿਆਂ ਦੇ ਦੌਰਾਨ ਅਤੇ ਵੀਕੈਂਡ ਨੂੰ ਸੇਵਾ ਰੱਦ ਕਰ ਦਿੱਤੀ ਗਈ ਹੈ। ਸਰੀਰਕ ਦੂਰੀ ਨੂੰ ਸਹਿਯੋਗ ਕਰਨ ਅਤੇ ਭੀੜ ਨਾਲ ਨਿਪਟਣ ਵਾਸਤੇ, ਇਹਨਾਂ ਰੂਟਾਂ ਵਾਲੀਆਂ ਬੱਸਾਂ ਨੂੰ ਵੱਧ ਵਿਅਸਤ ਰੂਟਾਂ ਲਈ ਦਿੱਤਾ ਗਿਆ ਹੈ।

ਸਿਟੀ ਲਗਾਤਾਰ ਪੀਲ ਪਬਲਿਕ ਹੈਲਥ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ। ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਨਵੀਂ ਜਾਣਕਾਰੀ ਉਪਲਬਧ ਹੁੰਦੇ ਹੀ ਤੁਹਾਨੂੰ ਦਿੱਤੀ ਜਾਵੇਗੀ।

-30-

**ਕੈਨੇਡਾ ਵਿੱਚ ਸਭ ਤੋਂ ਵੱਧ ਤੇਜ਼ੀ ਨਾਲ ਵਧਣ ਵਾਲੇ ਸ਼ਹਿਰਾਂ ਵਿੱਚੋਂ ਇੱਕ ਦੇ ਤੌਰ ਤੇ, ਬ੍ਰੈਮਪਟਨ 650,000 ਲੋਕਾਂ ਅਤੇ 70,000 ਕਾਰੋਬਾਰੀਆਂ ਦਾ ਘਰ ਹੈ।** ਅਸੀਂ ਜੋ ਵੀ ਕਰਦੇ ਹਾਂ, ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕਰਦੇ ਹਾਂ। ਅਸੀਂ ਸਾਡੇ ਵੰਨ-ਸੁਵੰਨੇ ਭਾਈਚਾਰਿਆਂ ਤੋਂ ਸਰਗਰਮ ਹੁੰਦੇ ਹਾਂ, ਅਸੀਂ ਨਿਵੇਸ਼ ਨੂੰ ਆਕਰਸ਼ਿਤ ਕਰਦੇ ਹਾਂ ਅਤੇ ਅਸੀਂ ਤਕਨੀਕ ਅਤੇ ਵਾਤਾਵਰਣ ਸਬੰਧੀ ਨਵੀਨਤਾ ਨੂੰ ਅੱਗੇ ਵਧਾਉਣ ਦੇ ਸਫ਼ਰ ਤੇ ਹਾਂ। ਅਸੀਂ ਇੱਕ ਅਜਿਹਾ ਸਿਹਤਮੰਦ ਸ਼ਹਿਰ ਬਣਾਉਣ ਵਿੱਚ ਉੱਨਤੀ ਲਈ ਭਾਈਵਾਲੀ ਕਰਦੇ ਹਾਂ, ਜੋ ਸੁਰੱਖਿਅਤ, ਸਥਿਰ ਅਤੇ ਸਫਲ ਹੋਵੇ। ਸਾਡੇ ਨਾਲ [Twitter](#), [Facebook](#), ਅਤੇ [Instagram](#) ਤੇ ਜੁੜੋ। [www.brampton.ca](http://www.brampton.ca) ਤੇ ਹੋਰ ਜਾਣੋ।

#### ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟੇਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਮਪਟਨ

905-874-3426 | [Monika.Duggal@brampton.ca](mailto:Monika.Duggal@brampton.ca)